

ਸਲੋਕ ਮਃ ੧ ॥

Shalok, First Mehl:

ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥

If the rivers became cows, giving milk, and the spring water became milk and ghee;

ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥

If all the earth became sugar, to continually excite the mind;

ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥

if the mountains became gold and silver, studded with gems and jewels

ਭੀ ਤੂੰਹੈ ਸਾਲਾਹਣਾ ਆਖਣ ਲਰੈ ਨ ਚਾਉ ॥੧॥

-even then, I would worship and adore You, and my longing to chant Your Praises would not decrease. ||1||